

ਸੂਹੀ ਮਹਲਾ ੫ ॥ ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥ ਭਾਈ ਮੀਤ ਸੁਤ ਸਗਲ ਤੇ
ਜੀਅ ਹੂੰ ਤੇ ਪਿਆਰਾ ॥ ੧॥ ਰਹਾਉ ॥ ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥ ਸੀਸੁ
ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥ ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥
ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥ ਅਵਲੋਕਨ ਪੁਨਹ ਪੁਨਹ ਕਰਉ ਜਨ
ਕਾ ਦਰਸਾਰੁ ॥ ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥ ੩॥ ਚਿਤਵਉ ਮਨਿ ਆਸਾ
ਕਰਉ ਜਨ ਕਾ ਸੰਗੁ ਮਾਗਉ ॥ ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ
॥੪॥੨॥੪੨॥ {ਪੰਨਾ 745}

ਪਦਅਰਥ:- ਪਰਾਨ—ਪ੍ਰਾਣ। ਤਿਸ ਕਾ—{ਲਫਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}।
ਪਨਿਹਾਰਾ—ਪਾਣੀ ਭਰਨ ਵਾਲਾ। ਸੁਤ—ਪੁੱਤਰ। ਸਗਲ ਤੇ—ਸਾਰਿਆਂ ਨਾਲੋਂ। ਜੀਅ ਹੂੰ ਤੇ—ਜਿੰਦ ਤੋਂ ਭੀ।1।

ਕਰਿ—ਬਣਾ ਕੇ। ਬੀਜਨਾ—ਪੱਖਾ {Oxjn}। ਢੁਲਾਵਉ—ਢੁਲਾਵਉਂ। ਨਿਹਾਰਉ—ਨਿਹਾਰਾਵਉਂ, ਨੀਵਾਂ ਕਰਾਂ।
ਚਰਣ ਤਲਿ—ਚਰਨਾਂ ਹੇਠ। ਮੁਖਿ—ਮੂੰਹ ਉਤੇ। ਲਾਵਉ—ਲਾਵਉਂ।1।

ਮਿਸਟ—ਮਿੱਠੇ। ਕਰਉ—ਕਰਉਂ। ਨਿਆਈ—ਵਾਂਗ। ਤਜਿ—ਤਜ ਕੇ, ਛੱਡ ਕੇ। ਪਰਉ—ਪਰਉਂ, ਮੈਂ ਪਿਆ
ਰਹਾਂ। ਗੁਣ ਨਿਧਿ—ਗੁਣਾਂ ਦਾ ਖਜ਼ਾਨਾ। ਪਾਈ—ਪਾਈਂ, ਪ੍ਰਾਪਤ ਕਰਾਂ।2।

ਅਵਲੋਕਨ—ਦਰਸਨ। ਪੁਨਹ ਪੁਨਹ—{pun: pun:} ਮੁੜ ਮੁੜ। ਸਿੰਚਉ—ਸਿੰਚਉਂ, ਮੈਂ ਸਿੰਜਦਾ ਰਹਾਂ।
ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਬੰਦਉ—ਬੰਦਉਂ। ਬਾਰ ਬਾਰ—ਮੁੜ ਮੁੜ।3।

ਚਿਤਵਉ—ਚਿਤਵਉਂ, ਚਿਤਾਰਦਾ ਰਹਾਂ। ਮਨਿ—ਮਨ ਵਿਚ। ਸੰਗੁ—ਸਾਥ। ਮਾਗਉ—ਮਾਗਉਂ, ਮੈਂ ਮੰਗਦਾ ਹਾਂ।
ਲਾਗਉ—ਲਾਗਉਂ, ਮੈਂ ਲੱਗਾ ਰਹਾਂ।4।

ਅਰਥ:- ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲਾ ਹੈ (ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ ਮੈਂ) ਆਪਣੇ ਪ੍ਰਾਣ ਆਪਣਾ
ਧਨ ਉਸ ਸੰਤ ਦੇ ਹਵਾਲੇ ਕਰ ਦਿਆਂ, ਮੈਂ ਉਸ ਦਾ ਪਾਣੀ ਭਰਨ ਵਾਲਾ ਬਣਿਆ ਰਹਾਂ। ਭਰਾ, ਮਿੱਤਰ, ਪੁੱਤਰਾਂ
ਨਾਲੋਂ ਜਿੰਦ ਨਾਲੋਂ ਭੀ, ਮੈਨੂੰ ਉਹ ਪਿਆਰਾ ਲੱਗੇ।1। ਰਹਾਉ।

(ਹੇ ਭਾਈ! ਜੇ ਪ੍ਰਭੂ ਮੇਹਰ ਕਰੇ ਤਾਂ) ਮੈਂ ਆਪਣੇ ਕੇਸਾਂ ਦਾ ਪੱਖਾ ਬਣਾ ਕੇ ਪ੍ਰਭੂ ਦੇ ਸੰਤ ਨੂੰ ਚੌਰ ਝੁਲਾਂਦਾ ਰਹਾਂ, ਮੈਂ ਸੰਤ
ਦੇ ਬਚਨਾਂ ਉੱਤੇ ਆਪਣਾ ਸਿਰ ਨਿਵਾਈ ਰੱਖਾਂ, ਉਸ ਦੇ ਚਰਨਾਂ ਦੀ ਧੂੜ ਲੈ ਕੇ ਮੈਂ ਆਪਣੇ ਮੱਥੇ ਉਤੇ ਲਾਂਦਾ
ਰਹਾਂ।1।

(ਹੇ ਭਾਈ! ਜੇ ਪ੍ਰਭੂ ਦਇਆ ਕਰੇ, ਤਾਂ) ਮੈਂ ਨਿਮਾਣਿਆਂ ਵਾਂਗ (ਸੰਤ ਅੱਗੇ) ਮਿੱਠੇ ਬੋਲਾਂ ਨਾਲ ਬੇਨਤੀ ਕਰਦਾ ਰਹਾਂ,
ਅਹੰਕਾਰ ਛੱਡ ਕੇ ਉਸ ਦੀ ਸਰਨ ਪਿਆ ਰਹਾਂ, ਤੇ, ਉਸ ਸੰਤ ਪਾਸੋਂ ਗੁਣਾਂ ਦੇ ਖਜ਼ਾਨੇ ਪਰਮਾਤਮਾ ਦਾ ਮਿਲਾਪ
ਹਾਸਲ ਕਰਾਂ।2।

(ਹੇ ਭਾਈ! ਪ੍ਰਭੂ ਕਿਰਪਾ ਕਰੇ) ਮੈਂ ਉਸ ਦੇ ਸੇਵਕ ਦਾ ਦਰਸ਼ਨ ਮੁੜ ਮੁੜ ਵੇਖਦਾ ਰਹਾਂ। ਆਤਮਕ ਜੀਵਨ ਦੇਣ
ਵਾਲੇ ਉਸ ਸੰਤ ਦੇ ਬਚਨਾਂ ਦਾ ਜਲ ਮੈਂ ਆਪਣੇ ਮਨ ਵਿਚ ਸਿੰਜਦਾ ਰਹਾਂ, ਤੇ, ਮੁੜ ਮੁੜ ਉਸ ਨੂੰ ਨਮਸਕਾਰ ਕਰਦਾ
ਰਹਾਂ।3।

ਹੇ ਪ੍ਰਭੂ! ਨਾਨਕ ਉਤੇ ਮੇਹਰ ਕਰ, ਮੈਂ ਤੇਰੇ ਦਾਸ ਦੇ ਚਰਨੀਂ ਲੱਗਾ ਰਹਾਂ, ਮੈਂ ਹਰ ਵੇਲੇ ਇਹੀ ਚਿਤਾਰਦਾ ਰਹਾਂ, ਮੈਂ
ਆਪਣੇ ਮਨ ਵਿਚ ਇਹੀ ਆਸ ਕਰਦਾ ਰਹਾਂ, ਮੈਂ ਤੇਰੇ ਪਾਸੋਂ ਤੇਰੇ ਸੇਵਕ ਦਾ ਸਾਥ ਮੰਗਦਾ ਰਹਾਂ।4।2। 42।